

ਦੇਵਗੰਧਾਰੀ ਮਹਲਾ ੫ ॥

Dayv-Gandhaaree, Fifth Mehl:

ਉਲਟੀ ਰੇ ਮਨ ਉਲਟੀ ਰੇ ॥

Turn away, O my mind, turn away.

ਸਾਕਤ ਸਿਉ ਕਰਿ ਉਲਟੀ ਰੇ ॥

Turn away from the faithless cynic.

ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥

False is the love of the false one; break the ties, O my mind, and your ties shall be broken. Break your ties with the faithless cynic. ||1||Pause||

ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥

One who enters a house filled with soot is blackened.

ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥

Run far away from such people! One who meets the Guru escapes from the bondage of the three dispositions. ||1||

ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥

I beg this blessing of You, O Merciful Lord, ocean of mercy - please, don't bring me face to face with the faithless cynics.

ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

Make servant Nanak the slave of Your slave; let his head roll in the dust under the feet of the Holy. ||2||4||37||